

NEOGROWTH

Lending simplified. Growth amplified.

ਨਿਰਪੱਖ ਅਭਿਆਸ ਕੋਡ 'ਤੇ ਪਾਲਿਸੀ**ਦਸਤਾਵੇਜ਼ ਸੰਖਿਆ:****ਸੰਸਕਰਣ ਨੰਬਰ: 1.5****ਜਾਰੀ ਕਰਨ ਦੀ ਤਾਰੀਖ: 29.11.2024****ਤਾਰੀਖ ਜਿਸ ਤੋਂ ਲਾਗੂ ਹੈ: 29.11.2024****ਲੇਖਕ ਸੂਚੀ**

ਦੁਆਰਾ ਤਿਆਰ	ਦੁਆਰਾ ਸਮੀਖਿਆ ਕੀਤੀ ਗਈ		ਦੁਆਰਾ ਪ੍ਰਵਾਨਗੀ ਦਿੱਤੀ ਗਈ
ਸ਼੍ਰੀ ਸੰਜੇ ਰਾਵਤ ਮੁੱਖ ਅਨੁਪਾਲਨ ਅਧਿਕਾਰੀ	ਨਾਮ	ਨਾਮ ਅਹੁਦਾ	ਬੋਰਡ ਆਫ਼ ਡਾਇਰੈਕਟਰਸ
	ਰਵੀ ਵਾਲੀਆ	ਸੀਆਰਓ	
	ਅਮੋਲ ਦੇਹਰਕਰ	ਸੀਆਰਓ	
	ਦੀਪਕ ਗੋਸਵਾਮੀ	ਸੀਆਰਓ	
	ਮਨਮੀਤ ਸਾਹਨੀ	ਸੀਆਰਓ	
	ਯੋਗੇਸ਼ ਨਾਖਵਾ	ਈਵੀਪੀ, ਆਪਰੇਸ਼ਨਸ	
	ਵਿਕਾਸ ਕੋਰਟਲਵਾਰ	ਐਸਵੀਪੀ, ਐਚਆਰ	
	ਵਸੁਦਾ ਚੌਧਰੀ	ਐਸਵੀਪੀ, ਕ੍ਰੈਡਿਟ	
	ਗੋਰੀ ਸ਼ਾਹ	ਐਸਵੀਪੀ, ਜੋਖਮ	

ਸੋਧ ਇਤਿਹਾਸ

ਜਾਰੀ ਕਰਨ ਦੀ ਤਾਰੀਖ	ਸੰਸਕਰਣ ਨੰ.	ਸੰਸ਼ੋਧਿਤ ਧਾਰਾ
13 ਸਤੰਬਰ '19	1.0	ਪਹਿਲਾ ਅੰਕ
11 ਜਨਵਰੀ '21	1.1	ਸ਼ਿਕਾਇਤ ਨਿਵਾਰਨ ਅਫਸਰ/ਨੋਡਲ ਅਫਸਰ ਦੇ ਪਤੇ ਵਿੱਚ ਸੋਧ
01 ਮਾਰਚ '24	1.2	ਸਿਰਫ ਕਸਟਡੀ ਨੂੰ ਸਕੱਤਰੇਤ ਤੋਂ ਪਾਲਣਾ (SEC > CMP) ਵਿੱਚ ਬਦਲਿਆ ਗਿਆ ਹੈ
06-04-24	1.3	ਰੈਗੂਲੇਟਰੀ (ਆਰਬੀਆਈ) ਦਿਸ਼ਾ-ਨਿਰਦੇਸ਼ਾਂ ਵਿੱਚ ਦਰਸਾਏ ਅਨੁਸਾਰ, ਨਿਰਪੱਖ ਅਭਿਆਸਾਂ ਦੇ ਕੋਡਾਂ ਨਾਲ ਸਬੰਧਤ ਸਾਰੀਆਂ ਸੰਬੰਧਿਤ ਲੋੜਾਂ ਨੂੰ ਪੂਰਾ ਕਰਨ ਲਈ ਨੀਤੀ ਨੂੰ ਸੋਧਿਆ ਗਿਆ ਹੈ, ਜੋ ਕਿ ਹੇਠਾਂ ਦਿੱਤੇ ਅਨੁਸਾਰ ਹਨ: ਏ) ਮਾਸਟਰ ਦਿਸ਼ਾ-ਨਿਰਦੇਸ਼ - ਭਾਰਤੀ ਰਿਜ਼ਰਵ ਬੈਂਕ (ਗੈਰ-ਬੈਂਕਿੰਗ ਵਿੱਤੀ ਕੰਪਨੀ - ਸਕੇਲ ਅਧਾਰਤ ਰੈਗੂਲੇਸ਼ਨ) ਦਿਸ਼ਾ-ਨਿਰਦੇਸ਼, 2023, ਜਿਵੇਂ ਕਿ ਸਮੇਂ-ਸਮੇਂ 'ਤੇ ਸੋਧੇ ਗਏ। ਬੀ) ਨਿਰਪੱਖ ਉਧਾਰ ਅਭਿਆਸ - 18 ਅਗਸਤ, 2023 ਨੂੰ ਲੋਨ ਖਾਤਿਆਂ ਵਿੱਚ ਜੁਰਮਾਨੇ ਦੇ ਖਰਚੇ ਸੀ) ਜ਼ਿੰਮੇਵਾਰ ਉਧਾਰ ਵਿਵਹਾਰ - ਤਾਰੀਖ 13 ਸਤੰਬਰ, 2023 ਨੂੰ ਨਿੱਜੀ ਲੋਨ ਦਾ ਮੁੜ ਭੁਗਤਾਨ/ਸੈਟਲਮੈਂਟ 'ਤੇ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਦਾ ਜਾਰੀਕਰਨ
26-06-24	1.4	ਨੀਤੀ ਨੂੰ ਮੁੱਖ ਦਫਤਰ ਦੇ ਬਦਲੇ ਹੋਏ ਪਤੇ ਅਤੇ ਨਵੇਂ ਨਿਯੁਕਤ ਸ਼ਿਕਾਇਤ ਨਿਵਾਰਨ ਅਧਿਕਾਰੀ

NEOGROWTH

Lending simplified. Growth amplified.

ਨਿਰਪੱਖ ਅਭਿਆਸ ਕੋਡ 'ਤੇ ਪਾਲਿਸੀ**ਦਸਤਾਵੇਜ਼ ਸੰਖਿਆ:****ਸੰਸਕਰਣ ਨੰਬਰ: 1.5****ਜਾਰੀ ਕਰਨ ਦੀ ਤਾਰੀਖ: 29.11.2024****ਤਾਰੀਖ ਜਿਸ ਤੋਂ ਲਾਗੂ ਹੈ: 29.11.2024**

		ਦੇ ਵੇਰਵਿਆਂ ਨੂੰ ਸ਼ਾਮਲ ਕਰਨ ਲਈ ਸੋਧਿਆ ਗਿਆ ਹੈ।
29-11-24	1.5	<p>ਪਾਲਿਸੀ ਦੇ ਕਵਰੇਜ ਨੂੰ ਇਸ ਤਰ੍ਹਾਂ ਵਧਾਇਆ ਗਿਆ ਹੈ:</p> <ol style="list-style-type: none"> i. ਆਰਬੀਆਈ ਸਰਕੂਲਰ "ਲੋਨ ਅਤੇ ਪੇਸ਼ਗੀਆਂ ਲਈ ਮੁੱਖ ਤੱਥ ਬਿਆਨ (ਕੋਐਫਸੀ)" ਦੇ ਅਨੁਸਾਰ ਮੁੱਖ ਤੌਰ 'ਤੇ ਕੋਐਫਐਸ ਜ਼ਰੂਰਤਾਂ ਸਮੇਤ ਨਿਰਪੱਖ ਅਭਿਆਸ ਕੋਡਾਂ ਨਾਲ ਸਬੰਧਤ ਸੰਬੰਧਿਤ ਰੈਗੂਲੇਟਰੀ ਜ਼ਰੂਰਤਾਂ ਨੂੰ ਸ਼ਾਮਲ ਕਰਨਾ। ii. <u>ਆਰਬੀਆਈ ਸਰਕੂਲਰ "ਲੋਨ ਪ੍ਰਦਾਤਾਵਾਂ ਲਈ ਨਿਰਪੱਖ ਅਭਿਆਸ ਕੋਡ - ਵਿਆਜ ਵਸੂਲਣਾ" ਦੇ ਅਨੁਸਾਰ ਲੋਨ ਖਾਤੇ 'ਤੇ ਵਿਆਜ ਵਸੂਲਣ ਵੇਲੇ ਅਪਣਾਏ ਗਏ ਨਿਰਪੱਖ ਅਭਿਆਸ ਪਹੁੰਚ ਦਾ ਜ਼ਿਕਰ ਕਰਨਾ।</u> iii. ਹੋਰ ਛੋਟੀਆਂ ਤਬਦੀਲੀਆਂ

ਮਹੱਤਵਪੂਰਨ ਨੋਟ:

ਜੇਕਰ ਕਿਸੇ ਵੀ ਸਮੇਂ ਇਸ ਨੀਤੀ ਅਤੇ ਭਾਰਤੀ ਰਿਜ਼ਰਵ ਬੈਂਕ ਦੁਆਰਾ ਜਾਰੀ ਕਿਸੇ ਵੀ ਨਿਯਮਾਂ, ਵਿਨਿਯਮਾਂ, ਦਿਸ਼ਾ-ਨਿਰਦੇਸ਼ਾਂ, ਨੋਟੀਫਿਕੇਸ਼ਨ, ਸਪੱਸ਼ਟੀਕਰਨ, ਸਰਕੂਲਰ, ਮਾਸਟਰ ਸਰਕੂਲਰ/ਨਿਰਦੇਸ਼ਾਂ ਵਿਚਕਾਰ ਵਿਆਖਿਆ ਸ਼ਾਣਕਾਰੀ ਦਾ ਟਕਰਾਅ ਹੁੰਦਾ ਹੈ ਤਾਂ ਅਜਿਹੇ ਨਿਯਮਾਂ, ਵਿਨਿਯਮਾਂ, ਦਿਸ਼ਾ-ਨਿਰਦੇਸ਼ਾਂ, ਨੋਟੀਫਿਕੇਸ਼ਨਾਂ, ਸਪੱਸ਼ਟੀਕਰਨਾਂ ਦੀ ਵਿਆਖਿਆ, ਸਰਕੂਲਰ, ਭਾਰਤੀ ਰਿਜ਼ਰਵ ਬੈਂਕ ਦੁਆਰਾ ਜਾਰੀ ਮਾਸਟਰ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ।

ਜਾਣ-ਪਛਾਣ

ਆਰਬੀਆਈ ਮਾਸਟਰ ਦਿਸ਼ਾ-ਨਿਰਦੇਸ਼ - ਭਾਰਤੀ ਰਿਜ਼ਰਵ ਬੈਂਕ (ਗੈਰ-ਬੈਂਕਿੰਗ ਵਿੱਤੀ ਕੰਪਨੀ - ਸਕੇਲ ਅਧਾਰਤ ਨਿਯਮ) ਨਿਰਦੇਸ਼, 2023" ਜਿਵੇਂ ਕਿ ਸਮੇਂ-ਸਮੇਂ 'ਤੇ ਸੰਸ਼ੋਧਿਤ ਕੀਤੇ ਗਏ ਹਨ, ਨੇ ਨਿਰਪੱਖ ਅਭਿਆਸਾਂ ਬਾਰੇ ਵਿਆਪਕ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ ਗਏ ਹਨ ਜੋ ਸਾਰੀਆਂ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਦੇ ਨਿਰਦੇਸ਼ਕ ਮੰਡਲਾਂ ਦੁਆਰਾ ਤਿਆਰ ਅਤੇ ਮਨਜ਼ੂਰ ਕੀਤੇ ਜਾਣੇ ਹਨ।

ਨਿਰਪੱਖ ਅਭਿਆਸ ਕੋਡ ਦਾ ਉਦੇਸ਼ ਗਾਹਕਾਂ ਨੂੰ ਉਹਨਾਂ ਅਭਿਆਸਾਂ ਦੀ ਇੱਕ ਪ੍ਰਭਾਵੀ ਸੰਖੇਪ ਜਾਣਕਾਰੀ ਪ੍ਰਦਾਨ ਕਰਨਾ ਹੈ, ਜਿਹਨਾਂ ਦੀ ਕੰਪਨੀ ਦੁਆਰਾ ਆਪਣੇ ਗਾਹਕਾਂ ਨੂੰ ਪੇਸ਼ ਕੀਤੀਆਂ ਜਾਂਦੀਆਂ ਵਿੱਤੀ ਸਹੂਲਤਾਂ ਅਤੇ ਸੇਵਾਵਾਂ ਦੇ ਸਬੰਧ ਵਿੱਚ ਕੰਪਨੀ ਦੁਆਰਾ ਪਾਲਣਾ ਕੀਤੀ ਜਾਵੇਗੀ। ਇਹ ਕੋਡ ਗਾਹਕਾਂ ਨੂੰ ਉਹਨਾਂ ਦੁਆਰਾ ਵਰਤੀਆਂ ਜਾਣ ਵਾਲੀਆਂ ਵਿੱਤੀ ਸਹੂਲਤਾਂ ਅਤੇ ਸੇਵਾਵਾਂ ਦੇ ਸਬੰਧ ਵਿੱਚ ਸੂਚਿਤ ਫੈਸਲੇ ਲੈਣ ਦੀ ਸਹੂਲਤ ਦੇਵੇਗੀ ਅਤੇ ਕਿਸੇ ਵੀ ਕਰਜ਼ੇ (ਲੋਨ) 'ਤੇ ਲਾਗੂ ਹੋਵੇਗੀ ਜਿਸ ਨੂੰ ਕੰਪਨੀ ਮਨਜ਼ੂਰ ਕਰ ਸਕਦੀ ਹੈ ਅਤੇ ਦੇ ਸਕਦੀ ਹੈ।

ਨਿਰਪੱਖ ਅਭਿਆਸ ਕੋਡ ਨਾਲ ਸਬੰਧਤ ਆਰਬੀਆਈ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਬਾਅਦ ਵਿੱਚ ਕੋਈ ਵੀ ਸੋਧ, ਸੰਸ਼ੋਧਿਤ ਆਰਬੀਆਈ ਦਿਸ਼ਾ-ਨਿਰਦੇਸ਼ ਓਸ ਹੱਦ ਤੱਕ ਮੌਜੂਦਾ ਨਿਰਪੱਖ ਅਭਿਆਸ ਕੋਡ ਦਾ ਸਥਾਨ ਲੈਣਗੇ ਜਿਸ ਹੱਦ ਤੱਕ ਇਹ ਅੱਪਡੇਟ ਕੀਤੇ ਦਿਸ਼ਾ-ਨਿਰਦੇਸ਼ਾਂ / ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦੀਆਂ ਹਨ।

ਨਿਰਪੱਖ ਅਭਿਆਸ ਕੋਡ

ਭਾਰਤੀ ਰਿਜ਼ਰਵ ਬੈਂਕ ਦੁਆਰਾ ਸਾਰੀਆਂ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (ਐਨਬੀਐਫਸੀਜ਼) ਨੂੰ ਜਾਰੀ ਕੀਤੇ ਉਪਰੋਕਤ ਮਾਸਟਰ ਨਿਰਦੇਸ਼ ਦੇ ਸੰਦਰਭ ਵਿੱਚ, NeoGrowth ਕ੍ਰੈਡਿਟ ਪ੍ਰਾਈਵੇਟ ਲਿਮੀਟੇਡ ("NeoGrowth / "ਕੰਪਨੀ"), ਇੱਕ ਐਨਬੀਐਫਸੀ, ਨੇ ਆਪਣੀ ਐਫਪੀਸੀ ਤਿਆਰ ਕੀਤੀ ਹੈ ਜੋ ਹੋਰ ਗੱਲਾਂ ਦੇ ਨਾਲ, ਸੰਭਾਵੀ ਕਰਜ਼ਦਾਰਾਂ ਤੋਂ ਲੋਨ ਦੀਆਂ ਐਪਲੀਕੇਸ਼ਨਾਂ ਦੀ ਪ੍ਰਾਪਤੀ ਅਤੇ ਇਸਦੀ ਪ੍ਰਕਿਰਿਆ, ਇਸ ਦੁਆਰਾ ਪੇਸ਼ ਕੀਤੇ ਜਾ ਰਹੇ ਲੋਨ ਅਤੇ ਹੋਰ ਵਿੱਤੀ ਉਤਪਾਦਾਂ ਦੀ ਮਨਜ਼ੂਰੀ, ਨਿਗਰਾਨੀ ਅਤੇ ਵਸੂਲੀ, ਸ਼ਿਕਾਇਤ ਨਿਵਾਰਣ ਵਿਧੀ ਆਦਿ ਨਾਲ ਸਬੰਧਤ ਨਿਯਮਾਂ ਅਤੇ ਸ਼ਰਤਾਂ 'ਤੇ ਖੁਲਾਸੇ ਦੇ ਸਿਧਾਂਤਾਂ ਨੂੰ ਕਵਰ ਕਰਦੀ ਹੈ।

ਨਸਲ, ਜਾਤੀ, ਰੰਗ, ਧਰਮ, ਲਿੰਗ, ਵਿਆਹੁਤਾ ਸਥਿਤੀ, ਉਮਰ ਜਾਂ ਸਰੀਰਕ ਅਪਾਹਜਤਾ ਆਦਿ ਦੇ ਆਧਾਰ 'ਤੇ ਭੇਦਭਾਵ ਤੋਂ ਬਿਨਾਂ, ਯੋਗ ਬਿਨੈਕਾਰਾਂ ਨੂੰ ਕੰਪਨੀ ਦੁਆਰਾ ਪੇਸ਼ ਕੀਤੇ ਸਾਰੇ ਵਿੱਤੀ ਉਤਪਾਦਾਂ ਨੂੰ ਉਪਲਬਧ ਕਰਵਾਉਣਾ NeoGrowth ਦੀ ਪਾਲਿਸੀ ਹੈ, ਅਤੇ ਰਹੇਗੀ।

-ਸੰਖੇਪ ਵਿੱਚ, ਕੰਪਨੀ ਦਾ ਕਾਰੋਬਾਰ ਕੁਸ਼ਲਤਾ, ਗਾਹਕ-ਅਨੁਕੂਲਤਾ ਅਤੇ ਕਾਰਪੋਰੇਟ ਸ਼ਾਸਨ ਸਿਧਾਂਤਾਂ 'ਤੇ ਧਿਆਨ ਕੇਂਦਰ ਕਰਦੇ ਹੋਏ, ਮੌਜੂਦਾ ਕਾਨੂੰਨੀ ਅਤੇ ਰੈਗੂਲੇਟਰੀ ਲੋੜਾਂ ਦੇ ਅਨੁਸਾਰ ਸੰਚਾਲਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਕੰਪਨੀ ਆਪਣੇ ਕੰਮਕਾਜ ਵਿੱਚ ਨਿਰਪੱਖ ਅਭਿਆਸ ਕੋਡ ਦੀ ਪਾਲਣਾ ਕਰੇਗੀ, ਜਿਸ ਦੇ ਮੁੱਖ ਤੱਤ ਹੇਠਾਂ ਦਿੱਤੇ ਗਏ ਹਨ:

1. ਲੋਨ ਅਤੇ ਉਹਨਾਂ ਦੀ ਪ੍ਰਕਿਰਿਆ ਲਈ ਐਪਲੀਕੇਸ਼ਨ:

- ਕੰਪਨੀ ਨੇ ਉਤਪਾਦ ਦੀ ਪ੍ਰਕਿਰਤੀ ਦੇ ਆਧਾਰ 'ਤੇ ਆਪਣੇ ਗਾਹਕਾਂ ਨੂੰ ਪੇਸ਼ ਕੀਤੇ ਜਾਣ ਵਾਲੇ ਸਾਰੇ ਉਤਪਾਦਾਂ ਲਈ ਲੋਨ ਐਪਲੀਕੇਸ਼ਨ ਫਾਰਮ ਤਿਆਰ ਕੀਤਾ ਹੈ। ਲੋਨ ਐਪਲੀਕੇਸ਼ਨ ਫਾਰਮਾਂ ਵਿੱਚ ਗਾਹਕਾਂ ਦੀ ਲੋੜੀਂਦੀ ਜਾਣਕਾਰੀ, ਉਤਪਾਦ ਦੀਆਂ ਵਿਸ਼ੇਸ਼ਤਾਵਾਂ ਅਤੇ ਲੋਨ ਦੀ ਪ੍ਰਕਿਰਿਆ ਲਈ ਜਮ੍ਹਾਂ ਕੀਤੇ ਜਾਣ ਵਾਲੇ ਦਸਤਾਵੇਜ਼ ਸ਼ਾਮਲ ਹੁੰਦੇ ਹਨ।
- ਲੋਨ ਐਪਲੀਕੇਸ਼ਨ ਫਾਰਮ ਅੰਗਰੇਜ਼ੀ ਵਿੱਚ ਉਪਲਬਧ ਹਨ / ਸੰਭਾਵੀ ਕਰਜ਼ਦਾਰਾਂ ਦੁਆਰਾ ਆਸਾਨ ਜਾਂਚ/ਸਮਝ ਲਈ ਇਸ ਦੀ ਸਥਾਨਕ ਭਾਸ਼ਾ ਵਿੱਚ ਵਿਆਖਿਆ ਕੀਤੀ ਗਈ ਹੈ ਅਤੇ ਬਿਨੈਕਾਰ ਦੀ ਸਥਾਨਕ ਭਾਸ਼ਾ ਵਿੱਚ ਸਮਝਾਇਆ ਗਿਆ ਹੈ।
- NeoGrowth ਦੀ ਲੋਨ ਐਪਲੀਕੇਸ਼ਨ ਵਿੱਚ ਲੋੜੀਂਦੀ ਜਾਣਕਾਰੀ ਸ਼ਾਮਲ ਹੈ ਜਿਸ ਦੀ ਸੰਭਾਵੀ ਕਰਜ਼ਦਾਰਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੁੰਦੀ ਹੈ, ਤਾਂ ਜੋ ਦੂਜੇ ਕਰਜ਼ਦਾਰਾਂ ਦੁਆਰਾ ਪੇਸ਼ ਕੀਤੇ ਨਿਯਮਾਂ ਅਤੇ ਸ਼ਰਤਾਂ ਨਾਲ ਇੱਕ ਅਰਥਪੂਰਨ ਤੁਲਨਾ ਕੀਤੀ ਜਾ ਸਕੇ ਅਤੇ ਬਿਨੈਕਾਰ ਦੁਆਰਾ ਇੱਕ ਸੂਚਿਤ ਫੈਸਲਾ ਲਿਆ ਜਾ ਸਕੇ।
- ਲੋਨ ਐਪਲੀਕੇਸ਼ਨ ਫਾਰਮ ਆਰਬੀਆਈ ਦੇ ਕੇਵਾਈਸੀ ਦਿਸ਼ਾ-ਨਿਰਦੇਸ਼ਾਂ ਦੇ ਅਧੀਨ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਦੱਸਦਾ ਹੈ।
- NeoGrowth ਸੰਭਾਵੀ ਕਰਜ਼ਦਾਰ ਨੂੰ ਉਸਦੀ ਲੋਨ ਐਪਲੀਕੇਸ਼ਨ ਮਿਲ ਜਾਣ ਦੀ ਪ੍ਰਵਾਨਗੀ ਪ੍ਰਦਾਨ ਕਰਦੀ ਹੈ। ਅਜਿਹੀ ਪ੍ਰਵਾਨਗੀ ਵਿੱਚ ਲੋਨ ਐਪਲੀਕੇਸ਼ਨ ਦਾ ਨਿਪਟਾਰਾ ਕਰਨ ਦੀ ਸਮਾਂ ਸੀਮਾ ਦਾ ਜ਼ਿਕਰ ਕੀਤਾ ਜਾਂਦਾ ਹੈ।

2. ਲੋਨ ਮੁਲਾਂਕਣ ਅਤੇ ਨਿਯਮ/ਸ਼ਰਤਾਂ:

- ਕੰਪਨੀ ਕਰਜ਼ਦਾਰ ਦੀ ਕ੍ਰੈਡਿਟ ਯੋਗਤਾ 'ਤੇ ਉਚਿਤ ਧਿਆਨ ਦੇਵੇਗੀ, ਜੋ ਕਿ ਐਪਲੀਕੇਸ਼ਨ 'ਤੇ ਫੈਸਲਾ ਲੈਣ ਲਈ ਇੱਕ ਮਹੱਤਵਪੂਰਨ ਮਾਪਦੰਡ ਹੋਵੇਗਾ। ਮੁਲਾਂਕਣ ਕੰਪਨੀ ਦੀ ਕ੍ਰੈਡਿਟ ਪਾਲਿਸੀ, ਇਸ ਦੇ ਸਬੰਧ ਵਿੱਚ ਨਿਯਮਾਂ ਅਤੇ ਪ੍ਰਕਿਰਿਆਵਾਂ ਦੇ ਅਨੁਸਾਰ ਹੋਵੇਗਾ।
- NeoGrowth ਸੰਭਾਵੀ ਕਰਜ਼ਦਾਰ ਨੂੰ ਮਨਜ਼ੂਰੀ ਪੱਤਰ ਜਾਂ ਕਿਸੇ ਹੋਰ ਤਰੀਕੇ ਨਾਲ ਲੋਨ ਐਪਲੀਕੇਸ਼ਨ 'ਤੇ ਲਏ ਗਏ ਫੈਸਲੇ 'ਤੇ ਲਿਖਤੀ ਰੂਪ ਵਿੱਚ ਸੂਚਿਤ ਕਰਦੀ ਹੈ। ਲੋਨ ਮਨਜ਼ੂਰ ਕਰਨ ਦੇ ਮਾਮਲੇ ਵਿੱਚ, ਮਨਜ਼ੂਰੀ ਪੱਤਰ ਵਿੱਚ ਮਨਜ਼ੂਰ ਕੀਤੇ ਗਏ ਲੋਨ ਦੀ ਰਕਮ ਅਤੇ ਨਿਯਮ ਅਤੇ ਸ਼ਰਤਾਂ ਸ਼ਾਮਲ ਹੁੰਦੀਆਂ ਹਨ ਜਿਸ ਵਿੱਚ ਸਲਾਨਾ ਵਿਆਜ ਦਰ ਅਤੇ ਉਸ ਨੂੰ ਲਗਾਏ ਜਾਣ ਦੀ ਵਿਧੀ ਸ਼ਾਮਲ ਹੁੰਦੀ ਹੈ।
- ਕਰਜ਼ਦਾਰ ਦੁਆਰਾ ਨਿਯਮਾਂ ਅਤੇ ਸ਼ਰਤਾਂ ਨੂੰ ਮੰਨੇ ਜਾਣ ਲਈ ਭੇਜੇ ਗਏ ਸੰਚਾਰ ਨੂੰ NeoGrowth ਦੁਆਰਾ

NEOGROWTH

Lending simplified. Growth amplified.

ਨਿਰਪੱਖ ਅਭਿਆਸ ਕੋਡ 'ਤੇ ਪਾਲਿਸੀ**ਦਸਤਾਵੇਜ਼ ਸੰਖਿਆ:****ਸੰਸਕਰਣ ਨੰਬਰ: 1.5****ਜਾਰੀ ਕਰਨ ਦੀ ਤਾਰੀਖ: 29.11.2024****ਤਾਰੀਖ ਜਿਸ ਤੋਂ ਲਾਗੂ ਹੈ: 29.11.2024**

ਆਪਣੇ ਰਿਕਾਰਡਾਂ, ਡਿਜੀਟਲ ਜਾਂ ਭੌਤਿਕ ਮੋਡ, ਵਿੱਚ ਸੁਰੱਖਿਅਤ ਰੱਖਿਆ ਜਾਂਦਾ ਹੈ, ਜਿਵੇਂ ਕਿ ਲਾਗੂ ਹੋਵੇ, ਅਤੇ ਇਸਦੀ ਇੱਕ ਕਾਪੀ ਕਰਜ਼ਦਾਰ ਨੂੰ ਵੀ ਦਿੱਤੀ ਜਾਂਦੀ ਹੈ।

- ਕੰਪਨੀ ਲੋਨ ਦੇ ਇਕਰਾਰਨਾਮੇ ਵਿੱਚ ਦੇਰੀ ਨਾਲ ਕੀਤੇ ਮੁੜ-ਭੁਗਤਾਨ 'ਤੇ ਚਾਰਜ' ਕੀਤੇ ਜਾਣ ਵਾਲੇ ਜੁਰਮਾਨੇ' ਦਾ ਲਾਗੂ ਟੈਕਸਾਂ ਦੇ ਨਾਲ, ਜੇਕਰ ਕੋਈ ਹੋਵੇ, ਜ਼ਿਕਰ ਕਰੇਗੀ।

- NeoGrowth ਲੋਨ ਦੀ ਵੰਡ ਦੇ ਸਮੇਂ ਸਾਰੇ ਗਾਹਕਾਂ ਨੂੰ ਲੋਨ ਲੈਣ ਵਾਲੇ ਦੁਆਰਾ ਸਮਝੇ ਗਏ ਲੋਨ ਦੇ ਇਕਰਾਰਨਾਮੇ ਵਿੱਚ ਦਰਸਾਏ ਗਏ ਹਰੇਕ ਨਾਲ ਲਗਾਏ ਦਸਤਾਵੇਜ਼ (ਐਨਕਲੇਜ਼ਰ) ਦੀ ਇੱਕ ਕਾਪੀ ਦੇ ਨਾਲ ਲੋਨ ਇਕਰਾਰਨਾਮੇ ਦੀ ਇੱਕ ਕਾਪੀ ਪ੍ਰਦਾਨ ਕਰਦੀ ਹੈ।

3 ਕੋਐਫਐਸ ਦੀਆਂ ਲੋੜਾਂ

- ਕੰਪਨੀ ਸਾਰੇ ਸੰਭਾਵੀ ਲੋਨ ਲੈਣ ਵਾਲਿਆਂ ਨੂੰ ਇੱਕ ਕੋਐਫਐਸ ਪ੍ਰਦਾਨ ਕਰੇਗੀ ਤਾਂ ਜੋ ਉਹ ਲੋਨ ਦੇ ਇਕਰਾਰਨਾਮੇ ਨੂੰ ਲਾਗੂ ਕਰਨ ਤੋਂ ਪਹਿਲਾਂ ਇੱਕ ਸੂਚਿਤ ਦ੍ਰਿਸ਼ਟੀਕੋਣ ਬਣਾ ਸਕਣ, ਆਰਬੀਆਈ ਦੇ ਕੇਵਾਈਸੀ ਦੇ ਮਾਸਟਰ ਡਾਇਰੈਕਸ਼ਨ ਦੇ [ਅਨੁਬੰਧ ਏ](https://rbidocs.rbi.org.in/rdocs/content/pdfs/CIRCULARKFS1504242_A.pdf) ਵਿੱਚ ਮਿਆਰੀ ਫਾਰਮੈਟ ਦੇ ਅਨੁਸਾਰ (ਲਿੰਕ - ਅਨੁਬੰਧ ਏ: https://rbidocs.rbi.org.in/rdocs/content/pdfs/CIRCULARKFS1504242_A.pdf)
- ਕੋਐਫਐਸ ਅਜਿਹੇ ਲੋਨ ਲੈਣ ਵਾਲਿਆਂ ਦੁਆਰਾ ਸਮਝੀ ਜਾਣ ਵਾਲੀ ਭਾਸ਼ਾ ਵਿੱਚ ਲਿਖਿਆ ਜਾਵੇਗਾ। ਕੋਐਫਐਸ ਦੀ ਸਮੱਗਰੀ ਉਧਾਰ ਲੈਣ ਵਾਲੇ ਨੂੰ ਸਮਝਾਈ ਜਾਵੇਗੀ ਅਤੇ ਇੱਕ ਰਸੀਦ ਪ੍ਰਾਪਤ ਕੀਤੀ ਜਾਵੇਗੀ ਕਿ ਉਸਨੇ ਇਸਨੂੰ ਸਮਝ ਲਿਆ ਹੈ।
- ਇਸ ਤੋਂ ਇਲਾਵਾ, ਕੋਐਫਐਸ ਨੂੰ ਇੱਕ ਵਿਲੱਖਣ ਪ੍ਰਸਤਾਵ ਨੰਬਰ ਪ੍ਰਦਾਨ ਕੀਤਾ ਜਾਵੇਗਾ ਅਤੇ ਸੱਤ ਦਿਨ ਜਾਂ ਇਸ ਤੋਂ ਵੱਧ ਦੀ ਮਿਆਦ ਵਾਲੇ ਲੋਨ ਲਈ ਘੱਟੋ-ਘੱਟ ਤਿੰਨ ਕਾਰਜਕਾਰੀ ਦਿਨਾਂ ਦੀ ਵੈਧਤਾ ਮਿਆਦ ਹੋਵੇਗੀ, ਅਤੇ ਸੱਤ ਦਿਨਾਂ ਤੋਂ ਘੱਟ ਮਿਆਦ ਵਾਲੇ ਲੋਨ ਲਈ ਇੱਕ ਕਾਰਜਕਾਰੀ ਦਿਨ ਦੀ ਵੈਧਤਾ ਮਿਆਦ ਹੋਵੇਗੀ।
 - ਵਿਆਖਿਆ*
 - ਵੈਧਤਾ ਮਿਆਦ ਲੋਨ ਲੈਣ ਵਾਲੇ ਨੂੰ ਕੰਪਨੀ ਦੁਆਰਾ ਕੋਐਫਐਸ ਪ੍ਰਦਾਨ ਕੀਤੇ ਜਾਣ ਤੋਂ ਬਾਅਦ, ਲੋਨ ਦੀਆਂ ਸ਼ਰਤਾਂ ਨਾਲ ਸਹਿਮਤ ਹੋਣ ਲਈ ਉਪਲਬਧ ਮਿਆਦ ਨੂੰ ਦਰਸਾਉਂਦੀ ਹੈ। ਕੰਪਨੀ ਕੋਐਫਐਸ ਵਿੱਚ ਦਰਸਾਏ ਗਏ ਲੋਨ ਦੀਆਂ ਸ਼ਰਤਾਂ ਨਾਲ ਬੱਝੀ ਹੋਵੇਗੀ, ਜੇਕਰ ਲੋਨ ਲੈਣ ਵਾਲੇ ਦੁਆਰਾ ਵੈਧਤਾ ਦੀ ਮਿਆਦ ਦੇ ਦੌਰਾਨ ਸਹਿਮਤੀ ਦਿੱਤੀ ਜਾਂਦੀ ਹੈ।
- ਕੋਐਫਐਸ ਵਿੱਚ ਸਾਲਾਨਾ ਪ੍ਰਤੀਸ਼ਤ ਦਰ (ਏਪੀਆਰ) ਦੀ ਇੱਕ ਗਣਨਾ ਸੀਟ, ਅਤੇ ਲੋਨ ਦੀ ਮਿਆਦ ਦੇ ਦੌਰਾਨ ਲੋਨ ਦੀ ਪਰਿਸ਼ੇਧਨ (ਅਮੋਰਟਾਈਜ਼ੇਸ਼ਨ) ਅਨੁਸੂਚੀ ਵੀ ਸ਼ਾਮਲ ਹੋਵੇਗੀ। ਏਪੀਆਰ ਵਿੱਚ ਉਹ ਸਾਰੇ ਖਰਚੇ ਸ਼ਾਮਲ ਹੋਣਗੇ ਜੋ ਕੰਪਨੀ ਦੁਆਰਾ ਲਗਾਏ ਜਾਂਦੇ ਹਨ। ਇੱਕ ਕਾਲਪਨਿਕ ਲੋਨ ਲਈ ਏਪੀਆਰ ਦੀ ਗਣਨਾ ਅਤੇ ਮੁੜ-ਭੁਗਤਾਨ ਅਨੁਸੂਚੀ ਦੇ ਖੁਲਾਸੇ ਦੀਆਂ ਉਦਾਹਰਣਾਂ [ਕ੍ਰਮਵਾਰ ਅਨੁਬੰਧ B ਅਤੇ C](#) ਵਿੱਚ ਦਿੱਤੀਆਂ ਗਈਆਂ ਹਨ।

(ਲਿੰਕ - ਅਨੁਬੰਧ B - https://rbidocs.rbi.org.in/rdocs/content/pdfs/CIRCULARKFS1504242_B.pdf)

ਲਿੰਕ - ਅਨੁਬੰਧ C - https://rbidocs.rbi.org.in/rdocs/content/pdfs/CIRCULARKFS1504242_C.pdf)

- ਤੀਜੀ-ਧਿਰ ਦੇ ਸੇਵਾ ਪ੍ਰਦਾਤਾਵਾਂ ਵੱਲੋਂ ਕੰਪਨੀ ਦੁਆਰਾ ਲੋਨ ਲੈਣ ਵਾਲਿਆਂ ਤੋਂ ਅਸਲ ਆਧਾਰ 'ਤੇ ਵਸੂਲੇ ਗਏ ਖਰਚੇ, ਜਿਵੇਂ ਕਿ ਬੀਮਾ ਖਰਚੇ, ਕਾਨੂੰਨੀ ਖਰਚੇ ਆਦਿ, ਵੀ ਏਪੀਆਰ ਦਾ ਹਿੱਸਾ ਬਣਨਗੇ ਅਤੇ ਵੱਖਰੇ ਤੌਰ 'ਤੇ ਪ੍ਰਗਟ ਕੀਤੇ ਜਾਣਗੇ। ਸਾਰੇ ਮਾਮਲਿਆਂ ਵਿੱਚ ਜਿੱਥੇ ਵੀ ਕੰਪਨੀ ਅਜਿਹੇ ਖਰਚਿਆਂ ਦੀ ਵਸੂਲੀ ਵਿੱਚ ਸ਼ਾਮਲ ਹੈ, ਲੋਨ ਲੈਣ ਵਾਲੇ ਨੂੰ ਹਰੇਕ ਭੁਗਤਾਨ ਲਈ ਰਸੀਦਾਂ ਅਤੇ ਸੰਬੰਧਿਤ ਦਸਤਾਵੇਜ਼ ਇੱਕ ਵਾਜਬ ਸਮੇਂ ਦੇ ਅੰਦਰ ਪ੍ਰਦਾਨ ਕੀਤੇ ਜਾਣਗੇ।

- vi. ਕੋਈ ਵੀ ਫੀਸ, ਖਰਚੇ, ਆਦਿ ਜੋ ਕੋਐਫਐਸ ਵਿੱਚ ਨਹੀਂ ਦੱਸੇ ਗਏ ਹਨ, ਕੰਪਨੀ ਦੁਆਰਾ ਲੇਨ ਲੈਣ ਵਾਲੇ ਤੋਂ ਲੇਨ ਦੀ ਮਿਆਦ ਦੌਰਾਨ ਕਿਸੇ ਵੀ ਪੜਾਅ 'ਤੇ, ਲੇਨ ਲੈਣ ਵਾਲੇ ਦੀ ਸਪੱਸ਼ਟ ਸਹਿਮਤੀ ਤੋਂ ਬਿਨਾਂ ਨਹੀਂ ਲਏ ਜਾ ਸਕਦੇ ਹਨ।
- vii. ਕੋਐਫਐਸ ਨੂੰ ਲੇਨ ਇਕਰਾਰਨਾਮੇ ਦੇ ਹਿੱਸੇ ਵਜੋਂ ਪ੍ਰਦਰਸ਼ਿਤ ਕਰਨ ਲਈ ਇੱਕ ਸੰਖੇਪ ਬਾਕਸ ਦੇ ਰੂਪ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ।

4 ਲੇਨ ਦੇ ਖਾਤਿਆਂ ਵਿੱਚ ਜੁਰਮਾਨੇ ਦੇ ਖਰਚੇ:

- ਕਰਜ਼ਦਾਰ ਦੁਆਰਾ ਲੇਨ ਦੇ ਇਕਰਾਰਨਾਮੇ ਦੀਆਂ ਭੌਤਿਕ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਨਾ ਕਰਨ 'ਤੇ, ਜੁਰਮਾਨਾ, ਜੇਕਰ ਲਗਾਇਆ ਜਾਂਦਾ ਹੈ, ਤਾਂ ਉਸ ਨੂੰ 'ਦੁਰਮਾਨੇ ਦੇ ਖਰਚੇ' ਵਜੋਂ ਮੰਨਿਆ ਜਾਵੇਗਾ ਅਤੇ 'ਜੁਰਮਾਨੇ ਦੇ ਵਿਆਜ' ਦੇ ਰੂਪ ਵਿੱਚ ਨਹੀਂ ਲਗਾਇਆ ਜਾਵੇਗਾ ਜੋ ਲੇਨ 'ਤੇ ਵਿਆਜ ਦੀ ਦਰ ਵਿੱਚ ਜੋੜਿਆ ਜਾਂਦਾ ਹੈ।
 - ਜੁਰਮਾਨੇ ਦੇ ਖਰਚਿਆਂ ਦਾ ਕੋਈ ਪੂੰਜੀਕਰਣ ਨਹੀਂ ਹੋਵੇਗਾ, ਜਿਵੇਂ ਕਿ ਅਜਿਹੇ ਖਰਚਿਆਂ 'ਤੇ ਕੋਈ ਹੋਰ ਵਿਆਜ ਨਹੀਂ ਗਿਣਿਆ ਜਾਵੇਗਾ। ਹਾਲਾਂਕਿ, ਇਹ ਲੇਨ ਖਾਤੇ ਵਿੱਚ ਵਿਆਜ ਦੇ ਮਿਸ਼ਰਨ ਲਈ ਆਮ ਪ੍ਰਕਿਰਿਆਵਾਂ ਨੂੰ ਪ੍ਰਭਾਵਤ ਨਹੀਂ ਕਰੇਗੀ।
 - NeoGrowth ਵਿਆਜ ਦੀ ਦਰ ਵਿੱਚ ਕੋਈ ਵਾਧੂ ਭਾਗ ਸ਼ਾਮਲ ਨਹੀਂ ਕਰੇਗੀ ਅਤੇ ਕੰਪਨੀ ਇਹਨਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਲਿਖੇ ਅਨੁਸਾਰ ਅਤੇ ਭਾਵਨਾ, ਦੋਵਾਂ ਵਿੱਚ ਯਕੀਨੀ ਬਣਾਏਗੀ।
 - ਜੁਰਮਾਨੇ ਦੇ ਖਰਚਿਆਂ ਦੀ ਮਾਤਰਾ ਵਾਜਬ ਹੋਵੇਗੀ ਅਤੇ ਕਿਸੇ ਖਾਸ ਲੇਨ/ਉਤਪਾਦ ਸ਼੍ਰੇਣੀ ਦੇ ਅੰਦਰ ਭੇਦਭਾਵ ਕੀਤੇ ਬਿਨਾਂ ਲੇਨ ਦੇ ਇਕਰਾਰਨਾਮੇ ਦੇ ਭੌਤਿਕ ਨਿਯਮਾਂ ਅਤੇ ਸ਼ਰਤਾਂ ਦੀ ਗੈਰ-ਪਾਲਣਾ ਨਾਲ ਮੇਲ ਖਾਂਦੀ ਹੋਵੇਗੀ।
 - 'ਵਿਅਕਤੀਗਤ ਕਰਜ਼ਦਾਰ ਨੂੰ, ਕਾਰੋਬਾਰ ਤੋਂ ਇਲਾਵਾ ਹੋਰ ਉਦੇਸ਼ਾਂ ਲਈ' ਮਨਜ਼ੂਰ ਕੀਤੇ ਗਏ ਲੇਨ ਦੇ ਮਾਮਲੇ ਵਿੱਚ ਜੁਰਮਾਨੇ ਦੇ ਖਰਚੇ, ਸਮਾਨ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਨਾ ਕਰਨ ਲਈ ਗੈਰ-ਵਿਅਕਤੀਗਤ ਕਰਜ਼ਦਾਰਾਂ 'ਤੇ ਲਾਗੂ ਹੋਣ ਵਾਲੇ ਜੁਰਮਾਨੇ ਦੇ ਖਰਚਿਆਂ ਤੋਂ ਵੱਧ ਨਹੀਂ ਹੋਣਗੇ।
 - ਜੁਰਮਾਨੇ ਦੇ ਖਰਚਿਆਂ ਦੀ ਮਾਤਰਾ ਅਤੇ ਕਾਰਨ ਕੰਪਨੀ ਦੁਆਰਾ ਗਾਹਕਾਂ ਨੂੰ ਕਰਜ਼ੇ ਦੇ ਇਕਰਾਰਨਾਮੇ ਅਤੇ ਸਭ ਤੋਂ ਮਹੱਤਵਪੂਰਨ ਨਿਯਮਾਂ ਅਤੇ ਸ਼ਰਤਾਂ / ਮੁੱਖ ਤੱਥ ਸਟੇਟਮੈਂਟ (ਕੋਐਫਸੀ) ਵਿੱਚ ਸਪੱਸ਼ਟ ਤੌਰ 'ਤੇ ਪ੍ਰਗਟ ਕੀਤੇ ਜਾਣਗੇ, ਇਸ ਤੋਂ ਇਲਾਵਾ ਖਰਚਿਆਂ ਦੀ ਅਨੁਸੂਚੀ ਦੇ ਤਹਿਤ ਕੰਪਨੀ ਦੀ ਵੈਬਸਾਈਟ 'ਤੇ ਪ੍ਰਦਰਸ਼ਿਤ

ਕੰਪਨੀ ਨੇ ਜੁਰਮਾਨੇ ਦੇ ਖਰਚਿਆਂ 'ਤੇ ਮੌਜੂਦਾ ਬੋਰਡ ਦੁਆਰਾ ਮਨਜ਼ੂਰ ਨੀਤੀ ਨੂੰ ਅਪਡੇਟ ਕੀਤਾ ਹੈ ਅਤੇ ਇਹ ਵੈਬਸਾਈਟ 'ਤੇ ਉਪਲਬਧ ਹੈ।

5 ਜ਼ਿੰਮੇਵਾਰ ਉਧਾਰ ਵਿਵਹਾਰ - ਨਿੱਜੀ ਕਰਜ਼ਿਆਂ ਦੀ ਮੁੜ ਭੁਗਤਾਨ/ਸੈਟਲਮੈਂਟ 'ਤੇ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਨੂੰ ਜਾਰੀ ਕਰਨਾ।

ਕੰਪਨੀ ਭਵਿੱਖ ਵਿੱਚ ਗਾਹਕਾਂ ਦੀਆਂ ਸ਼ਿਕਾਇਤਾਂ ਅਤੇ ਵਿਵਾਦਾਂ ਤੋਂ ਬਚਣ ਲਈ ਪੂਰਾ ਮੁੜ-ਭੁਗਤਾਨ ਪ੍ਰਾਪਤ ਕਰਨ ਅਤੇ ਲੇਨ ਖਾਤੇ ਨੂੰ ਬੰਦ ਕਰਨ 'ਤੇ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਨੂੰ ਜਾਰੀ ਕਰਨ ਲਈ ਸਭ ਤੋਂ ਵਧੀਆ ਅਭਿਆਸਾਂ ਨੂੰ ਅਪਣਾਏਗੀ। ਕਰਜ਼ਦਾਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਜ਼ਿੰਮੇਵਾਰ ਉਧਾਰ ਦੇਣ ਨੂੰ ਉਤਸ਼ਾਹਿਤ ਕਰਨ ਲਈ, ਹੇਠ ਲਿਖੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ:

A. ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ ਜਾਰੀ ਕਰਨਾ:

- ਕੰਪਨੀ ਸਾਰੇ ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ ਜਾਰੀ ਕਰੇਗੀ ਅਤੇ ਲੋਨ ਖਾਤੇ ਦੇ ਪੂਰੇ ਮੁੜ-ਭੁਗਤਾਨ/ਸੈਟਲਮੈਂਟ ਦੀ ਤਾਰੀਖ ਤੋਂ 30 ਦਿਨਾਂ ਦੀ ਮਿਆਦ ਦੇ ਅੰਦਰ ਕਿਸੇ ਵੀ ਰਜਿਸਟਰੀ ਨਾਲ ਦਰਜ ਕੀਤੇ ਖਰਚਿਆਂ ਨੂੰ ਹਟਾ ਦੇਵੇਗੀ।
- ਕਰਜ਼ਦਾਰ ਨੂੰ ਉਸ ਦੀ ਤਰਜੀਹ ਦੇ ਅਨੁਸਾਰ, ਜਾਂ ਤਾਂ ਉਸ ਸ਼ਾਖਾ ਤੋਂ ਜਿੱਥੇ ਲੋਨ ਸੇਵਾ ਪ੍ਰਦਾਨ ਕੀਤੀ ਗਈ ਸੀ ਜਾਂ ਕੰਪਨੀ ਦੇ ਕਿਸੇ ਹੋਰ ਦਫ਼ਤਰ ਤੋਂ ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ ਇਕੱਤਰ ਕਰਨ ਦਾ ਵਿਕਲਪ ਦਿੱਤਾ ਜਾਵੇਗਾ, ਜਿੱਥੇ ਦਸਤਾਵੇਜ਼ ਉਪਲਬਧ ਹਨ।
- ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਦੀ ਵਾਪਸੀ ਦੀ ਸਮਾਂ-ਸੀਮਾ ਅਤੇ ਸਥਾਨ ਦਾ ਜ਼ਿਕਰ ਪ੍ਰਭਾਵੀ ਤਾਰੀਖ ਨੂੰ ਜਾਂ ਬਾਅਦ ਵਿੱਚ ਜਾਰੀ ਕੀਤੇ ਗਏ ਲੋਨ ਦੀ ਮਨਜ਼ੂਰੀ ਪੱਤਰਾਂ ਵਿੱਚ ਕੀਤਾ ਜਾਣਾ ਚਾਹੀਦਾ ਹੈ।
- ਇਕੱਲੇ ਉਧਾਰ ਲੈਣ ਵਾਲੇ ਜਾਂ ਸੰਯੁਕਤ ਕਰਜ਼ਦਾਰਾਂ ਦੀ ਮੌਤ ਦੀ ਅਚਨਚੇਤੀ ਘਟਨਾ ਨੂੰ ਸੰਬੋਧਿਤ ਕਰਨ ਲਈ, ਕੰਪਨੀ ਕੋਲ ਕਾਨੂੰਨੀ ਵਾਰਸਾਂ ਨੂੰ ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਦੀ ਵਾਪਸੀ ਲਈ ਇੱਕ ਚੰਗੀ ਤਰ੍ਹਾਂ ਨਿਰਧਾਰਤ ਪ੍ਰਕਿਰਿਆ ਹੋਵੇਗੀ। ਅਜਿਹੀ ਪ੍ਰਕਿਰਿਆ ਨੂੰ NBFCs ਦੀ ਵੈੱਬਸਾਈਟ 'ਤੇ ਹੋਰ ਸਮਾਨ ਨੀਤੀਆਂ ਅਤੇ ਗਾਹਕਾਂ ਦੀ ਜਾਣਕਾਰੀ ਲਈ ਪ੍ਰਕਿਰਿਆਵਾਂ ਦੇ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।

B. ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ ਜਾਰੀ ਕਰਨ ਵਿੱਚ ਦੇਰੀ ਲਈ ਮੁਆਵਜ਼ਾ:

- ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਨੂੰ ਜਾਰੀ ਕਰਨ ਵਿੱਚ ਦੇਰੀ ਹੋਣ ਦੀ ਸਥਿਤੀ ਵਿੱਚ ਜਾਂ ਲੋਨ ਦੇ ਪੂਰੇ ਮੁੜ-ਭੁਗਤਾਨ/ਸੈਟਲਮੈਂਟ ਦੀ ਤਾਰੀਖ ਤੋਂ 30 ਦਿਨਾਂ ਤੋਂ ਬਾਅਦ ਸਬੰਧਤ ਰਜਿਸਟਰੀ ਵਿੱਚ ਚਾਰਜ ਸੰਤੁਸ਼ਟੀ ਫਾਰਮ ਦਾਇਰ ਕਰਨ ਵਿੱਚ ਅਸਫਲ ਰਹਿਣ ਦੀ ਸਥਿਤੀ ਵਿੱਚ, ਕੰਪਨੀ ਅਜਿਹੀ ਦੇਰੀ ਲਈ ਕਰਜ਼ਦਾਰ ਨੂੰ ਕਾਰਨਾਂ ਬਾਰੇ ਸੂਚਿਤ ਕਰੇਗੀ। ਜੇਕਰ ਕੰਪਨੀ ਇਸ ਦੇਰੀ ਲਈ ਜ਼ਿੰਮੇਵਾਰ ਹੁੰਦੀ ਹੈ, ਤਾਂ ਇਹ ਹਰ ਦਿਨ ਦੇਰੀ ਲਈ ₹5,000 ਦੀ ਦਰ ਨਾਲ ਕਰਜ਼ਦਾਰ ਨੂੰ ਮੁਆਵਜ਼ਾ ਪ੍ਰਦਾਨ ਕਰੇਗੀ।
- ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਦੇ ਗੁੰਮ/ਨੁਕਸਾਨ ਹੋਣ ਦੀ ਸਥਿਤੀ ਵਿੱਚ, ਜਾਂ ਤਾਂ ਅੰਸ਼ਕ ਤੌਰ 'ਤੇ ਜਾਂ ਪੂਰੇ ਰੂਪ ਵਿੱਚ, ਕੰਪਨੀ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ਾਂ ਦੀਆਂ ਡੁਪਲੀਕੇਟ/ਪ੍ਰਮਾਣਿਤ ਕਾਪੀਆਂ ਪ੍ਰਾਪਤ ਕਰਨ ਵਿੱਚ ਕਰਜ਼ਦਾਰ ਦੀ ਸਹਾਇਤਾ ਕਰੇਗੀ ਅਤੇ ਉਪਰੋਕਤ ਧਾਰਾ (ii) ਵਿੱਚ ਦਰਸਾਏ ਅਨੁਸਾਰ ਮੁਆਵਜ਼ੇ ਦਾ ਭੁਗਤਾਨ ਕਰਨ ਤੋਂ ਇਲਾਵਾਂ ਸੰਬੰਧਿਤ ਲਾਗਤਾਂ ਨੂੰ ਸਹਿਣ ਕਰੇਗੀ। ਹਾਲਾਂਕਿ, ਅਜਿਹੇ ਮਾਮਲਿਆਂ ਵਿੱਚ, ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੰਪਨੀ ਨੂੰ 30 ਦਿਨਾਂ ਦਾ ਵਾਧੂ ਸਮਾਂ ਉਪਲਬਧ ਹੋਵੇਗਾ ਅਤੇ ਦੇਰੀ ਦੀ ਮਿਆਦ ਦੇ ਜੁਰਮਾਨੇ ਦੀ ਗਣਨਾ ਉਸ ਤੋਂ ਬਾਅਦ ਕੀਤੀ ਜਾਵੇਗੀ (ਭਾਵ, ਕੁੱਲ 60 ਦਿਨਾਂ ਦੀ ਮਿਆਦ ਤੋਂ ਬਾਅਦ)।
- ਇਹਨਾਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਪ੍ਰਦਾਨ ਕੀਤਾ ਗਿਆ ਮੁਆਵਜ਼ਾ ਕਿਸੇ ਵੀ ਲਾਗੂ ਕਾਨੂੰਨ ਦੇ ਅਨੁਸਾਰ ਕੋਈ ਹੋਰ ਮੁਆਵਜ਼ਾ ਪ੍ਰਾਪਤ ਕਰਨ ਦੇ ਕਰਜ਼ਦਾਰ ਦੇ ਅਧਿਕਾਰਾਂ ਦੇ ਪ੍ਰਤੀ ਪੱਖਪਾਤ ਤੋਂ ਬਿਨਾਂ ਹੋਵੇਗਾ।

C. ਉਪਯੋਗਤਾ:

- ਉਪਰੋਕਤ ਪੈਰਾਗ੍ਰਾਫ B ਵਿਚ ਦਿੱਤੇ ਨਿਰਦੇਸ਼ ਉਹਨਾਂ ਸਾਰੇ ਮਾਮਲਿਆਂ 'ਤੇ ਲਾਗੂ ਹੋਣਗੇ ਜਿੱਥੇ 01 ਦਸੰਬਰ,

2023 ਨੂੰ ਜਾਂ ਇਸ ਤੋਂ ਬਾਅਦ ਅਸਲ ਚੱਲ/ਅਚੱਲ ਜਾਇਦਾਦ ਦੇ ਦਸਤਾਵੇਜ਼ ਜਾਰੀ ਹੋਣੇ ਹਨ।

6 ਨਿਯਮਾਂ ਅਤੇ ਸ਼ਰਤਾਂ ਵਿੱਚ ਤਬਦੀਲੀਆਂ ਸਮੇਤ ਲੋਨ ਦੀ ਵੰਡ:

- NeoGrowth ਕਰਜ਼ਾ ਲੈਣ ਵਾਲੇ ਨੂੰ ਅੰਗ੍ਰੇਜ਼ੀ ਜਾਂ ਸਥਾਨਕ ਭਾਸ਼ਾ / ਲੋਨ ਲੈਣ ਵਾਲੇ ਦੁਆਰਾ ਸਮਝੀ ਗਈ ਭਾਸ਼ਾ ਵਿੱਚ, ਵੰਡ ਅਨੁਸੂਚੀ, ਵਿਆਜ ਦਰਾਂ, ਸੇਵਾ ਖਰਚੇ, ਪੂਰਵ-ਭੁਗਤਾਨ ਖਰਚਿਆਂ ਆਦਿ ਸਮੇਤ ਨਿਯਮਾਂ ਅਤੇ ਸ਼ਰਤਾਂ ਵਿੱਚ ਕਿਸੇ ਵੀ ਤਬਦੀਲੀ ਦਾ ਨੋਟਿਸ ਦਿੰਦੀ ਹੈ। ਵਿਆਜ ਦਰਾਂ ਅਤੇ ਖਰਚਿਆਂ ਵਿੱਚ ਬਦਲਾਅ ਸੰਭਾਵੀ ਤੌਰ 'ਤੇ ਪ੍ਰਭਾਵੀ ਹੁੰਦੇ ਹਨ ਅਤੇ ਇਸ ਸਬੰਧ ਵਿੱਚ ਇੱਕ ਢੁਕਵੀਂ ਸ਼ਰਤ ਲੋਨ ਇਕਰਾਰਨਾਮੇ ਵਿੱਚ ਸ਼ਾਮਲ ਕੀਤੀ ਗਈ ਹੈ।
- ਇਕਰਾਰਨਾਮੇ ਦੇ ਤਹਿਤ ਭੁਗਤਾਨ ਜਾਂ ਪ੍ਰਦਰਸ਼ਨ ਨੂੰ ਵਾਪਸ ਬੁਲਾਉਣ/ਤੇਜ਼ ਕਰਨ ਦਾ ਫੈਸਲਾ ਲੋਨ ਸਮਝੌਤੇ ਦੇ ਅਨੁਕੂਲ ਹੈ।
- NeoGrowth ਸਾਰੀਆਂ ਪ੍ਰਤੀਬੁਝੀਆਂ ਨੂੰ ਸਾਰੇ ਬਕਾਏ ਦੇ ਮੁੜ ਭੁਗਤਾਨ 'ਤੇ ਜਾਂ ਲੋਨ ਦੀ ਬਕਾਇਆ ਰਕਮ ਦੀ ਪ੍ਰਾਪਤੀ 'ਤੇ ਕਿਸੇ ਵੀ ਜਾਇਜ਼ ਅਧਿਕਾਰ ਜਾਂ ਕਰਜ਼ਦਾਰ ਦੇ ਵਿਰੁੱਧ ਕਿਸੇ ਹੋਰ ਦਾਅਵੇ ਲਈ ਅਧਿਕਾਰ ਦੇ ਅਧੀਨ ਜਾਰੀ ਕਰੇਗੀ। ਲੋਨ ਲੈਣ ਵਾਲੇ ਨੂੰ ਬਕਾਇਆ ਦਾਅਵਿਆਂ ਅਤੇ ਸ਼ਰਤਾਂ ਬਾਰੇ ਪੂਰੇ ਵੇਰਵਿਆਂ ਦੇ ਨਾਲ ਉਚਿਤ ਨੋਟਿਸ ਦਿੱਤਾ ਜਾਵੇਗਾ ਜਿਸ ਦੇ ਤਹਿਤ ਕੰਪਨੀ ਪ੍ਰਤੀਬੁਝੀਆਂ ਨੂੰ ਬਰਕਰਾਰ ਰੱਖਣ ਦੀ ਹੱਕਦਾਰ ਹੋਵੇਗੀ/ ਸੈੱਟ ਆਫ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਹੈ।

7 ਆਮ:

- NeoGrowth ਕਰਜ਼ੇ ਦੇ ਦਸਤਾਵੇਜ਼ਾਂ ਦੇ ਨਿਯਮਾਂ ਅਤੇ ਸ਼ਰਤਾਂ ਵਿੱਚ ਪ੍ਰਦਾਨ ਕੀਤੇ ਉਦੇਸ਼ਾਂ ਨੂੰ ਛੱਡ ਕੇ ਲੋਨ ਲੈਣ ਵਾਲੇ ਦੇ ਮਾਮਲਿਆਂ ਵਿੱਚ ਦਖਲ ਦੇਣ ਤੋਂ ਪਰਹੇਜ਼ ਕਰਦੀ ਹੈ, ਜਦੋਂ ਤੱਕ ਕਿ ਨਵੀਂ ਜਾਣਕਾਰੀ ਪਹਿਲਾਂ ਜਾਣਬੁੱਝ ਕੇ ਪ੍ਰਗਟ ਨਹੀਂ ਕੀਤੀ ਗਈ ਹੋਵੇ ਜਾਂ ਲੋਨ ਲੈਣ ਵਾਲੇ ਦੁਆਰਾ ਇਸਦੇ ਨੋਟਿਸ ਵਿੱਚ ਨਹੀਂ ਲਿਆਈ ਗਈ ਹੋਵੇ।
- ਲੋਨ ਲੈਣ ਵਾਲੇ ਤੋਂ ਲੋਨ ਲੈਣ ਵਾਲੇ ਦੇ ਖਾਤੇ ਨੂੰ ਕਿਸੇ ਹੋਰ ਐਨਬੀਐਫਸੀ, ਬੈਂਕ ਜਾਂ ਵਿੱਤੀ ਸੰਸਥਾ ਨੂੰ ਟ੍ਰਾਂਸਫਰ ਕਰਨ ਦੀ ਬੇਨਤੀ ਪ੍ਰਾਪਤ ਹੋਣ ਦੇ ਮਾਮਲੇ ਵਿੱਚ, NeoGrowth ਦੀ ਸਹਿਮਤੀ ਜਾਂ ਉਦੋਂ, ਜੇ ਕੋਈ ਹੋਵੇ, ਤਾਂ ਅਜਿਹੀ ਬੇਨਤੀ ਦੀ ਪ੍ਰਾਪਤੀ ਦੀ ਤਾਰੀਖ ਤੋਂ 21 ਦਿਨਾਂ ਦੇ ਅੰਦਰ ਸੂਚਿਤ ਕੀਤਾ ਜਾਵੇਗਾ। ਅਜਿਹੀ ਟ੍ਰਾਂਸਫਰ ਕਰਜ਼ਦਾਰ ਨਾਲ ਕੀਤੇ ਗਏ ਇਕਰਾਰਨਾਮੇ ਦੀਆਂ ਸ਼ਰਤਾਂ ਦੇ ਅਨੁਸਾਰ ਅਤੇ ਸਮੇਂ-ਸਮੇਂ 'ਤੇ ਲਾਗੂ ਹੋਣ ਵਾਲੇ ਕਾਨੂੰਨਾਂ, ਨਿਯਮਾਂ, ਵਿਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੋਵੇਗੀ।
- ਲੋਨ ਦੀ ਵਸੂਲੀ ਦੇ ਮਾਮਲੇ ਵਿੱਚ, NeoGrowth ਸਿਰਫ਼ ਉਨ੍ਹਾਂ ਉਪਾਵਾਂ ਦਾ ਹੀ ਸਹਾਰਾ ਲਵੇਗਾ ਜੋ ਇਸ ਲਈ ਕਾਨੂੰਨੀ ਅਤੇ ਜਾਇਜ਼ ਤੌਰ 'ਤੇ ਉਪਲਬਧ ਹਨ ਅਤੇ ਬੇਲੋੜੀ ਪਰੇਸ਼ਾਨੀ ਪੈਦਾ ਕਰਨ ਵਾਲੇ ਉਪਾਵਾਂ ਦਾ ਸਹਾਰਾ ਨਹੀਂ ਲਵੇਗੀ ਜਿਵੇਂ ਕਿ, ਕਰਜ਼ਦਾਰਾਂ ਨੂੰ ਐਥੇ ਸਮੇਂ 'ਤੇ ਲਗਾਤਾਰ ਪਰੇਸ਼ਾਨ ਕਰਨਾ, ਲੋਨ ਦੀ ਵਸੂਲੀ ਲਈ ਮਾਸਪੇਸ਼ੀਆਂ ਦੀ ਤਾਕਤ ਦੀ ਵਰਤੋਂ, ਆਦਿ। ਕਿਉਂਕਿ ਗਾਹਕਾਂ ਦੀਆਂ ਸ਼ਿਕਾਇਤਾਂ ਵਿੱਚ ਕੰਪਨੀਆਂ ਦੇ ਸਟਾਫ ਦਾ ਰੁੱਖਾ ਵਿਵਹਾਰ ਵੀ ਸ਼ਾਮਲ ਹੁੰਦਾ ਹੈ, ਕੰਪਨੀ ਇਹ ਯਕੀਨੀ ਬਣਾਏਗੀ ਕਿ ਸਟਾਫ ਗਾਹਕਾਂ ਨਾਲ ਢੁਕਵੇਂ ਢੰਗ ਨਾਲ ਪੇਸ਼ ਆਉਣ ਲਈ ਢੁਕਵੇਂ ਢੰਗ ਨਾਲ ਸਿਖਲਾਈ ਪ੍ਰਾਪਤ ਹੋਵੇ।

- ਕੰਪਨੀ ਸਹਿ-ਦੇਣਦਾਰਾਂ (ਦੇ) ਦੇ ਨਾਲ ਜਾਂ ਬਿਨਾਂ, ਵਿਅਕਤੀਗਤ ਉਧਾਰ ਲੈਣ ਵਾਲਿਆਂ ਨੂੰ ਕਾਰੋਬਾਰ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਮਨਜ਼ੂਰ ਕੀਤੇ ਗਏ ਕਿਸੇ ਵੀ ਫਲੋਟਿੰਗ ਰੇਟ ਟਰਮ ਲੇਨ 'ਤੇ ਫੋਰਕਲੋਜ਼ਰ ਚਾਰਜ/ਪ੍ਰੀ-ਪੇਮੈਂਟ ਜੁਰਮਾਨੇ ਨਹੀਂ ਲਵੇਗੀ।
- NeoGrowth ਨੇ ਕਰਜ਼ਿਆਂ ਅਤੇ ਅਡਵਾਂਸ ਲਈ ਸਲਾਨਾ ਆਧਾਰ 'ਤੇ ਵਸੂਲੇ ਜਾਣ ਵਾਲੇ ਵਿਆਜ ਦੀ ਦਰ ਨੂੰ ਨਿਰਧਾਰਤ ਕਰਨ ਲਈ ਫੰਡਾਂ ਦੀ ਲਾਗਤ, ਮਾਰਜਿਨ, ਜੋਖਮ ਪ੍ਰੀਮੀਅਮ ਆਦਿ ਵਰਗੇ ਸੰਬੰਧਿਤ ਕਾਰਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਆਜ ਦਰ ਨੀਤੀ ਅਪਣਾਈ ਹੈ ਅਤੇ ਇਸ ਦਾ ਖੁਲਾਸਾ ਕਰਜ਼ਾ ਲੈਣ ਵਾਲੇ ਨੂੰ ਅਤੇ ਲੇਨ ਐਪਲੀਕੇਸ਼ਨ ਫਾਰਮ 'ਤੇ ਕੀਤਾ ਗਿਆ ਹੈ ਅਤੇ ਨਾਲ ਹੀ ਕੰਪਨੀ ਦੇ ਵੈੱਬ 'ਤੇ ਵੀ ਕੀਤਾ ਗਿਆ ਹੈ।

8 ਸ਼ਿਕਾਇਤ ਨਿਵਾਰਣ ਵਿਧੀ:

- ਕੰਪਨੀ ਨੇ ਇਸ ਸਬੰਧ ਵਿੱਚ ਪੈਦਾ ਹੋਏ ਵਿਵਾਦਾਂ ਨੂੰ ਹੱਲ ਕਰਨ ਲਈ ਸੰਗਠਨ ਦੇ ਅੰਦਰ ਦੁਕਵੀਂ ਸ਼ਿਕਾਇਤ ਨਿਵਾਰਣ ਵਿਧੀ ਨਿਰਧਾਰਤ ਕੀਤੀ ਹੈ। ਅਜਿਹੀ ਵਿਧੀ ਯਕੀਨੀ ਬਣਾਉਂਦੀ ਹੈ ਕਿ ਕਾਰਜਕਰਤਾਵਾਂ ਦੇ ਫੈਸਲਿਆਂ ਤੋਂ ਪੈਦਾ ਹੋਣ ਵਾਲੇ ਸਾਰੇ ਵਿਵਾਦਾਂ ਨੂੰ ਘੱਟੋ-ਘੱਟ ਅਗਲੇ ਉੱਚ ਪੱਧਰ 'ਤੇ ਸੁਣਿਆ ਅਤੇ ਨਿਪਟਾਇਆ ਜਾਵੇ।
- NeoGrowth ਆਪਣੇ ਉਨ੍ਹਾਂ ਗਾਹਕਾਂ ਦਾ ਮਾਰਗਦਰਸ਼ਨ ਕਰਦੀ ਹੈ ਜੋ ਸ਼ਿਕਾਇਤ ਦਰਜ ਕਰਵਾਉਣਾ ਚਾਹੁੰਦੇ ਹਨ ਅਤੇ ਉਦੋਂ ਵੀ ਇਹ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ ਕਿ ਕਰਨਾ ਹੈ ਜਦੋਂ ਗਾਹਕ ਨਤੀਜੇ ਤੋਂ ਨਾਖੁਸ਼ ਹੁੰਦਾ ਹੈ।
- ਮਾਮਲੇ ਦੀ ਜਾਂਚ ਕਰਨ ਤੋਂ ਬਾਅਦ, NeoGrowth ਜਿੰਨੀ ਜਲਦੀ ਹੋ ਸਕੇ ਜਵਾਬ ਭੇਜਦੀ ਹੈ।
- NeoGrowth ਕਾਰੋਬਾਰੀ ਅਭਿਆਸਾਂ, ਉਧਾਰ ਦੇਣ ਦੇ ਫੈਸਲਿਆਂ, ਕ੍ਰੈਡਿਟ ਪ੍ਰਬੰਧਨ ਅਤੇ ਵਸੂਲੀ ਸਬੰਧਤ ਕਿਸੇ ਵੀ ਮਾਮਲੇ ਦੇ ਸਬੰਧ ਵਿੱਚ ਗਾਹਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਅਧਿਕਾਰੀ ਨੂੰ ਨਿਯੁਕਤ ਕਰਦੀ ਹੈ ਅਤੇ ਇਸ ਨੂੰ ਮਨਜ਼ੂਰੀ ਪੱਤਰ ਵਿੱਚ ਦਰਸਾਇਆ ਗਿਆ ਹੈ।

ਕੰਪਨੀ ਆਪਣੇ ਗਾਹਕਾਂ ਦੇ ਫਾਇਦੇ ਲਈ, ਆਪਣੀਆਂ ਸ਼ਾਖਾਵਾਂ / ਸਥਾਨਾਂ 'ਤੇ, ਜਿੱਥੇ ਕਾਰੋਬਾਰ ਦਾ ਲੈਣ-ਦੇਣ ਕੀਤਾ ਜਾਂਦਾ ਹੈ, ਹੇਠ ਲਿਖੀ ਜਾਣਕਾਰੀ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰੇਗੀ:

- ਸ਼ਿਕਾਇਤ ਨਿਵਾਰਨ ਅਧਿਕਾਰੀ ਦਾ ਨਾਮ ਅਤੇ ਸੰਪਰਕ ਵੇਰਵੇ (ਟੈਲੀਫੋਨ/ਮੋਬਾਈਲ ਨੰਬਰ ਅਤੇ ਈਮੇਲ ਪਤਾ) ਜਿਸ ਨਾਲ ਕੰਪਨੀ ਵਿਰੁੱਧ ਸ਼ਿਕਾਇਤਾਂ ਦੇ ਹੱਲ ਲਈ ਜਨਤਾ ਦੁਆਰਾ ਸੰਪਰਕ ਕੀਤਾ ਜਾ ਸਕਦਾ ਹੈ।
- ਮੁੱਖ ਨੇਡਲ ਅਫਸਰ ਦਾ ਨਾਮ ਅਤੇ ਸੰਪਰਕ ਵੇਰਵੇ (ਟੈਲੀਫੋਨ/ਮੋਬਾਈਲ ਨੰਬਰ ਅਤੇ ਈਮੇਲ ਪਤਾ) ਜਿਸਨੂੰ ਜਨਤਾ ਦੁਆਰਾ ਕੰਪਨੀ ਦੇ ਖਿਲਾਫ ਸ਼ਿਕਾਇਤਾਂ ਦੇ ਹੱਲ ਲਈ ਸੰਪਰਕ ਕੀਤਾ ਜਾ ਸਕਦਾ ਹੈ।
- ਰਿਜ਼ਰਵ ਬੈਂਕ - ਏਕੀਕ੍ਰਿਤ ਲੇਕਪਾਲ ਸਕੀਮ, 2021 ('ਸਕੀਮ')
- ਅੰਗਰੇਜ਼ੀ, ਹਿੰਦੀ ਅਤੇ ਖੇਤਰੀ ਭਾਸ਼ਾ ਵਿੱਚ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ
- ਜੇਕਰ ਇੱਕ ਮਹੀਨੇ ਦੇ ਅੰਦਰ ਸ਼ਿਕਾਇਤ/ਵਿਵਾਦ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਹੈ, ਤਾਂ ਗਾਹਕ

NEOGROWTH

Lending simplified. Growth amplified.

ਨਿਰਪੱਖ ਅਭਿਆਸ ਕੋਡ 'ਤੇ ਪਾਲਿਸੀ**ਦਸਤਾਵੇਜ਼ ਸੰਖਿਆ:****ਸੰਸਕਰਣ ਨੰਬਰ: 1.5****ਜਾਰੀ ਕਰਨ ਦੀ ਤਾਰੀਖ: 29.11.2024****ਤਾਰੀਖ ਜਿਸ ਤੋਂ ਲਾਗੂ ਹੈ: 29.11.2024**

ਸ਼ਿਕਾਇਤ ਦਰਜ ਕਰਨ ਵਾਲੇ ਪੋਰਟਲ: <https://cms.rbi.org.in/> ਰਾਹੀਂ ਭਾਰਤੀ ਰਿਜ਼ਰਵ ਬੈਂਕ ਨੂੰ ਅਪੀਲ ਕਰ ਸਕਦਾ ਹੈ।

- ਸ਼ਿਕਾਇਤ ਨਿਵਾਰਨ ਅਫ਼ਸਰ/ਨੋਡਲ ਦਫ਼ਤਰ ਦੇ ਸੰਪਰਕ ਵੇਰਵੇ ਹੇਠਾਂ ਦਿੱਤੇ ਹਨ:

ਸ਼੍ਰੀ ਯੋਗੇਸ਼ ਨਖਵਾ।
ਮੁੱਖ ਨੋਡਲ ਅਫ਼ਸਰ

NeoGrowth Credit Private Limited

ਟਾਈਮਜ਼ ਸਕੁਏਅਰ, ਟਾਵਰ ਈ, 9ਵੀਂ ਮੰਜ਼ਿਲ, ਅੰਧੇਰੀ ਕੁਰਲਾ ਰੋਡ, ਮਰੋਲ, ਅੰਧੇਰੀ ਈਸਟ -
400059।

ਈਮੇਲ ਆਈਡੀ: nodalofficer@neogrowth.in

ਸ਼੍ਰੀਮਤੀ ਬਿਜਲ ਪਟਵਾ

ਸ਼ਿਕਾਇਤ ਨਿਵਾਰਨ ਅਧਿਕਾਰੀ

NeoGrowth Credit Private Limited

ਟਾਈਮਜ਼ ਸਕੁਏਅਰ, ਟਾਵਰ ਈ, 9ਵੀਂ ਮੰਜ਼ਿਲ, ਅੰਧੇਰੀ ਕੁਰਲਾ ਰੋਡ, ਮਰੋਲ, ਅੰਧੇਰੀ ਈਸਟ -
400059।

ਈਮੇਲ ਆਈਡੀ: grievanceofficer@neogrowth.in

ਸਟਾਫ਼ ਨੂੰ ਗਾਹਕਾਂ ਨਾਲ ਵਿਹਾਰ ਕਰਦੇ ਸਮੇਂ ਸਾਵਧਾਨੀ ਅਤੇ ਨਿਮਰਤਾ ਨਾਲ ਪੇਸ਼ ਆਉਣ ਲਈ ਵੀ ਸੰਵੇਦਨਸ਼ੀਲ ਬਣਾਇਆ ਜਾਂਦਾ ਹੈ, ਖਾਸ ਤੌਰ 'ਤੇ, ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਅਤੇ ਔਰਤਾਂ ਦੇ ਮਾਮਲੇ ਵਿੱਚ।

9 ਰਿਜ਼ਰਵ ਬੈਂਕ- ਏਕੀਕ੍ਰਿਤ ਲੋਕਪਾਲ ਸਕੀਮ 2021:

- ਓਮਬਡਸਮੈਨ ਸਕੀਮ ਦੇ ਤਹਿਤ, ਕੰਪਨੀ ਨੇ ਮੁੱਖ ਨੋਡਲ ਅਫ਼ਸਰ (ਪੀਐਨਓ) ਨਿਯੁਕਤ ਕੀਤਾ ਹੈ ਜੋ ਕੰਪਨੀ ਦੀ ਨੁਮਾਇੰਦਗੀ ਕਰਨ ਅਤੇ ਕੰਪਨੀ ਵਿਰੁੱਧ ਦਾਇਰ ਸ਼ਿਕਾਇਤਾਂ ਦੇ ਸਬੰਧ ਵਿੱਚ ਓਮਬਡਸਮੈਨ ਨੂੰ ਜਾਣਕਾਰੀ ਪ੍ਰਦਾਨ ਕਰਨ ਲਈ ਜ਼ਿੰਮੇਵਾਰ ਹੋਵੇਗਾ।
- ਗਾਹਕਾਂ ਦੇ ਫਾਇਦੇ ਲਈ, ਉਹਨਾਂ ਸ਼ਾਖਾਵਾਂ/ਸਥਾਨਾਂ 'ਤੇ ਜਿੱਥੇ ਕਾਰੋਬਾਰ ਦਾ ਲੈਣ-ਦੇਣ ਕੀਤਾ ਜਾਂਦਾ ਹੈ, ਪੀਐਨਓ ਦਾ ਨਾਮ ਅਤੇ ਸੰਪਰਕ ਵੇਰਵੇ (ਟੈਲੀਫੋਨ/ਮੋਬਾਈਲ ਨੰਬਰ ਅਤੇ ਈਮੇਲ) ਅਤੇ ਨਾਲ ਹੀ ਓਮਬਡਸਮੈਨ ਦੇ ਸ਼ਿਕਾਇਤ ਦਰਜ ਕਰਨ ਵਾਲੇ ਪੋਰਟਲ (<https://cms.rbi.org.in>) ਦੇ ਵੇਰਵਿਆਂ ਦੇ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।
- ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਰੇ ਦਫ਼ਤਰਾਂ ਅਤੇ ਸ਼ਾਖਾਵਾਂ ਵਿੱਚ ਅੰਗਰੇਜ਼ੀ, ਹਿੰਦੀ ਅਤੇ ਖੇਤਰੀ ਭਾਸ਼ਾਵਾਂ ਵਿੱਚ ਇਸ ਤਰੀਕੇ ਨਾਲ ਪ੍ਰਦਰਸ਼ਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਕਿ ਦਫ਼ਤਰ ਜਾਂ ਸ਼ਾਖਾ ਵਿੱਚ ਜਾਣ ਵਾਲੇ ਵਿਅਕਤੀ ਨੂੰ ਸਕੀਮ ਬਾਰੇ ਲੋੜੀਂਦੀ ਜਾਣਕਾਰੀ ਮਿਲ ਜਾਵੇ।

- ਯੋਜਨਾ ਦੀ ਕਾਪੀ ਅਤੇ ਮੁੱਖ ਨੋਡਲ ਅਫਸਰ ਦੇ ਸੰਪਰਕ ਵੇਰਵਿਆਂ ਦੇ ਨਾਲ ਓਮਬਡਸਮੈਨ ਸਕੀਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਵੈਬਸਾਈਟ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਅਤੇ ਅਪਡੇਟ ਕੀਤੀਆਂ ਜਾਣਗੀਆਂ।

10 ਨਿਰਪੱਖ ਅਭਿਆਸ ਕੋਡ ਨੂੰ ਸੰਚਾਰ ਕਰਨ ਦੀ ਭਾਸ਼ਾ ਅਤੇ ਢੰਗ:

ਨਿਰਪੱਖ ਅਭਿਆਸ ਕੋਡ (ਜੋ ਤਰਜੀਹੀ ਤੌਰ 'ਤੇ ਸਥਾਨਕ ਭਾਸ਼ਾ, ਜਾਂ ਉਧਾਰ ਲੈਣ ਵਾਲੇ ਦੁਆਰਾ ਸਮਝੀ ਗਈ ਭਾਸ਼ਾ ਵਿੱਚ ਹੋਣਾ ਚਾਹੀਦਾ ਹੈ)। ਇਸ ਨੂੰ ਵੱਖ-ਵੱਖ ਹਿੱਤਧਾਰਕਾਂ ਦੀ ਜਾਣਕਾਰੀ ਲਈ ਵੈੱਬਸਾਈਟ 'ਤੇ ਪਾ ਦਿੱਤਾ ਜਾਵੇਗਾ।

11 ਵਾਧੂ ਵਿਆਜ ਵਸੂਲਣ ਦਾ ਨਿਯਮ:

- ਬੋਰਡ ਆਫ਼ ਡਾਇਰੈਕਟਰਜ਼ ਨੇ ਸੰਬੰਧਿਤ ਕਾਰਕਾਂ ਜਿਵੇਂ ਕਿ ਫੰਡਾਂ ਦੀ ਲਾਗਤ, ਮਾਰਜਿਨ ਅਤੇ ਜੋਖਮ ਪ੍ਰੀਮੀਅਮ, ਆਦਿ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਜ਼ਿਆਂ ਅਤੇ ਅਡਵਾਂਸ, ਪ੍ਰੋਸੈਸਿੰਗ ਅਤੇ ਹੋਰ ਖਰਚਿਆਂ 'ਤੇ ਵਸੂਲੇ ਜਾਣ ਵਾਲੇ ਵਿਆਜ ਦੀ ਦਰ ਨੂੰ ਨਿਰਧਾਰਤ ਕਰਨ ਲਈ ਇੱਕ ਵਿਆਜ ਦਰ ਮਾਡਲ/ਪਾਲਿਸੀ ਅਪਣਾਈ ਹੈ। ਵਿਆਜ ਦਰ ਅਤੇ ਵੱਖ-ਵੱਖ ਸ਼੍ਰੇਣੀਆਂ ਦੇ ਕਰਜ਼ਦਾਰਾਂ ਤੋਂ ਵੱਖ-ਵੱਖ ਵਿਆਜ ਦਰਾਂ ਨੂੰ ਵਸੂਲਣ ਲਈ ਜੋਖਮ ਅਤੇ ਤਰਕ ਲਈ ਪਹੁੰਚ ਦੀ ਸ਼੍ਰੇਣੀ ਦਾ ਖੁਲਾਸਾ ਕਰਜ਼ਾ ਲੈਣ ਵਾਲੇ ਜਾਂ ਗਾਹਕ ਨੂੰ ਐਪਲੀਕੇਸ਼ਨ ਫਾਰਮ ਵਿੱਚ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਮਨਜ਼ੂਰੀ ਪੱਤਰ ਵਿੱਚ ਸਪਸ਼ਟ ਤੌਰ 'ਤੇ ਦੱਸਿਆ ਜਾਣਾ ਚਾਹੀਦਾ ਹੈ।
- ਵਿਆਜ ਦੀਆਂ ਦਰਾਂ ਅਤੇ ਜੋਖਮਾਂ ਦੇ ਦਰਜੇ ਲਈ ਦ੍ਰਿਸ਼ਟੀਕੋਣ ਵੀ ਕੰਪਨੀ ਦੀ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਜਦੋਂ ਵੀ ਵਿਆਜ ਦਰਾਂ ਵਿੱਚ ਕੋਈ ਤਬਦੀਲੀ ਹੁੰਦੀ ਹੈ ਤਾਂ ਵੈੱਬਸਾਈਟ 'ਤੇ ਪ੍ਰਕਾਸ਼ਿਤ ਜਾਂ ਹੋਰ ਪ੍ਰਕਾਸ਼ਿਤ ਜਾਣਕਾਰੀ ਨੂੰ ਅਪਡੇਟ ਕੀਤਾ ਜਾਵੇਗਾ।
- ਵਿਆਜ ਦੀ ਦਰ ਸਲਾਨਾ ਦਰ ਹੋਵੇਗੀ ਤਾਂ ਕਿ ਉਧਾਰਕਰਤਾ ਨੂੰ ਉਨ੍ਹਾਂ ਸਹੀ ਦਰਾਂ ਬਾਰੇ ਪਤਾ ਹੋਵੇ ਜੋ ਖਾਤੇ 'ਤੇ ਵਸੂਲੀਆਂ ਜਾਣਗੀਆਂ।

ਇਸ ਤੋਂ ਇਲਾਵਾ, ਲੋਨ ਖਾਤੇ 'ਤੇ ਵਿਆਜ ਵਸੂਲਦੇ ਸਮੇਂ ਨਿਰਪੱਖ ਅਭਿਆਸ ਦਾ ਤਰੀਕਾ ਅਪਣਾਇਆ ਜਾਵੇਗਾ ਜਿਵੇਂ ਕਿ ਵਿਆਜ ਗਾਹਕ ਨੂੰ ਫੰਡ ਵੰਡਣ ਦੀ ਮਿਤੀ ਤੋਂ ਲਿਆ ਜਾਵੇਗਾ, ਨਾ ਕਿ ਗਾਹਕਾਂ ਨੂੰ ਲੋਨ ਮਨਜ਼ੂਰੀ ਦੀ ਮਿਤੀ ਤੋਂ।

12 ਸਰੀਰਕ/ਨੇਤਰਹੀਣ ਲੋਕਾਂ ਲਈ ਕਰਜ਼ੇ ਦੀਆਂ ਸਹੂਲਤਾਂ:

ਕੰਪਨੀ ਅਪਾਹਜਤਾ ਦੇ ਆਧਾਰ 'ਤੇ ਸਰੀਰਕ/ਨੇਤਰਹੀਣ ਬਿਨੈਕਾਰਾਂ ਨੂੰ ਲੋਨ ਦੀਆਂ ਸਹੂਲਤਾਂ ਸਮੇਤ ਉਤਪਾਦਾਂ ਅਤੇ ਸਹੂਲਤਾਂ ਨੂੰ ਵਧਾਉਣ ਵਿੱਚ ਵਿਤਕਰਾ ਨਹੀਂ ਕਰੇਗੀ। ਕੰਪਨੀ ਸਾਰੇ ਪੱਧਰਾਂ 'ਤੇ ਕਰਮਚਾਰੀਆਂ ਲਈ ਕਰਵਾਏ ਜਾਣ ਵਾਲੇ ਸਾਰੇ ਸਿਖਲਾਈ ਪ੍ਰੋਗਰਾਮਾਂ ਵਿੱਚ, ਕਾਨੂੰਨ ਅਤੇ ਅੰਤਰਰਾਸ਼ਟਰੀ ਸੰਮੇਲਨਾਂ ਦੁਆਰਾ ਗਰੰਟੀਸ਼ੁਦਾ ਅਪਾਹਜ ਵਿਅਕਤੀਆਂ ਦੇ ਅਧਿਕਾਰਾਂ ਵਾਲਾ ਇੱਕ ਢੁਕਵਾਂ ਮਾਡਿਊਲ ਸ਼ਾਮਲ ਕਰੇਗੀ। ਸਾਰੀਆਂ ਸ਼ਾਖਾਵਾਂ ਅਜਿਹੇ ਵਿਅਕਤੀਆਂ ਨੂੰ ਵਿਭਿੰਨ ਵਪਾਰਕ ਸਹੂਲਤਾਂ ਦਾ ਲਾਭ ਲੈਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੀਆਂ। ਇਸ ਤੋਂ ਇਲਾਵਾ, ਕੰਪਨੀ ਅਪਾਹਜ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਏਗੀ ਜੋ ਉਹਨਾਂ ਦੁਆਰਾ ਪਹਿਲਾਂ ਹੀ ਸਥਾਪਿਤ ਕੀਤੀ ਗਈ ਸ਼ਿਕਾਇਤ ਨਿਵਾਰਣ ਵਿਧੀ ਅਧੀਨ ਹੈ।

13 ਡਿਜੀਟਲ ਉਧਾਰ ਅਤੇ ਲੇਨ ਦੀ ਵਸੂਲੀ ਦੇ ਮਾਮਲੇ ਵਿੱਚ ਨਿਰਪੱਖ ਅਭਿਆਸ ਕੋਡ ਦੀ ਪਾਲਣਾ:

ਕੰਪਨੀ, ਇਸ ਗੱਲ ਦੀ ਪਰਵਾਹ ਕੀਤੇ ਬਿਨਾਂ ਕਿ ਉਧਾਰ ਉਹਨਾਂ ਦੇ ਆਪਣੇ ਡਿਜੀਟਲ ਉਧਾਰ ਪਲੇਟਫਾਰਮ ਦੁਆਰਾ ਲਿਆ ਗਿਆ ਹੈ ਜਾਂ ਕਿਸੇ ਆਊਟਸੋਰਸਡ ਉਧਾਰ ਪਲੇਟਫਾਰਮ ਦੁਆਰਾ, ਸਹੀ ਅਭਿਆਸ ਕੋਡ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰੇਗੀ।

ਰਿਕਵਰੀ ਏਜੰਟਾਂ ਨੂੰ ਕੰਪਨੀ ਦੇ ਨਿਰਪੱਖ ਅਭਿਆਸ ਕੋਡ ਦੇ ਨਾਲ-ਨਾਲ ਬਕਾਏ ਦੀ ਉਗਰਾਹੀ ਅਤੇ ਸੁਰੱਖਿਆ ਦੇ ਮੁੜ ਕਬਜ਼ੇ ਲਈ ਆਪਣੇ ਕੋਡ ਦੀ ਵੀ ਪਾਲਣਾ ਕਰਨੀ ਚਾਹੀਦੀ ਹੈ।

14 ਨਿਯਮਿਤ ਸਮੀਖਿਆ:

ਪ੍ਰਬੰਧਨ ਦੇ ਵੱਖ-ਵੱਖ ਪੱਧਰਾਂ 'ਤੇ ਨਿਰਪੱਖ ਅਭਿਆਸ ਕੋਡ ਦੀ ਪਾਲਣਾ ਦੀ ਸਮੇਂ-ਸਮੇਂ 'ਤੇ ਸਮੀਖਿਆ ਅਤੇ ਸ਼ਿਕਾਇਤ ਨਿਵਾਰਣ ਵਿਧੀ ਦੇ ਕੰਮਕਾਜ ਦੀ ਇੱਕ ਸੰਯੁਕਤ ਰਿਪੋਰਟ ਨਿਯਮਿਤ ਅੰਤਰਾਲਾਂ 'ਤੇ ਬੋਰਡ ਨੂੰ ਸੌਂਪੀ ਜਾਣੀ ਚਾਹੀਦੀ ਹੈ ਜਿਵੇਂ ਕਿ ਇਸ ਦੁਆਰਾ ਨਿਰਧਾਰਤ ਕੀਤਾ ਜਾ ਸਕਦਾ ਹੈ।